



ਪੰਜਾਬ ਐਗਰੀਕਲਚਰਲ ਯੂਨੀਵਰਸਿਟੀ

ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ



ਗੁਲਾਬੀ ਸੁੰਡੀ ਦਾ ਜੀਵਨ ਚੱਕਰ

ਇਹ ਕੀੜਾ ਹੇਠਾਂ ਦੱਸੀਆਂ 4 ਅਵਸਥਾਵਾਂ (ਅੰਡਾ, ਸੁੰਡੀ, ਕੋਆ ਅਤੇ ਬਾਲਗ) ਵਿੱਚੋਂ ਗੁਜ਼ਰਦਾ ਹੈ।



ਅੰਡਾ (3-4 ਦਿਨ)



ਸੁੰਡੀ (10-14 ਦਿਨ)



ਕੋਆ (7-8 ਦਿਨ)



ਬਾਲਗ (10-12 ਦਿਨ)

- ਗੁਲਾਬੀ ਸੁੰਡੀ ਦੀ ਰੋਕਥਾਮ ਲਈ ਨਰਮੇ ਦੇ ਫੁੱਲਾਂ ਅਤੇ ਟੀਂਡਿਆਂ ਦਾ ਲਗਾਤਾਰ ਹਰ ਹਫਤੇ ਸਰਵੇਖਣ ਕਰੋ।
- ਹਮਲੇ ਵਾਲੇ ਭੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਤੋੜ ਕੇ ਨਸ਼ਟ ਕਰ ਦਿਓ।

ਗੁਲਾਬੀ ਸੁੰਡੀ ਦੇ ਹਮਲਿਆਂ ਦੀਆਂ ਨਿਸ਼ਾਨੀਆਂ



ਭੰਬੀਰੀ ਫੁੱਲ (ਰੋਜ਼ੋਟੈਡ)



ਫੁੱਲਾਂ ਵਿੱਚ ਨੁਕਸਾਨ



ਹਰੇ ਦੀਂ ਡੇ ਵਿੱਚ ਨੁਕਸਾਨ



ਖਿੜੇ ਦੀ ਡਿਆਂ ਵਿੱਚ ਨੁਕਸਾਨ

ਗੁਲਾਬੀ ਸੁੰਡੀ ਦਾ ਸਰਵੇਖਣ

ਖੇਤ ਵਿੱਚੋਂ ਅਲੱਗ ਅਲੱਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ ਇਨ੍ਹਾਂ ਵਿੱਚੋਂ ਉੱਪਰ ਦਿਖਾਏ ਗਏ ਗੁਲਾਬਨੁਮਾ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨ ਕੀਤੇ ਗਏ 5 ਫੁੱਲ ਮਿਲਦੇ ਹਨ ਤਾਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਹੇਠਾਂ ਲਿਖੇ ਕੀਟਨਾਸ਼ਕਾਂ ਵਿੱਚੋਂ ਕਿਸੇ ਇੱਕ ਨੂੰ 125-150 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

ਗੁਲਾਬੀ ਸੁੰਡੀ ਦੀ ਰਸਾਇਣਿਕ ਰੋਕਥਾਮ

ਮਾਰਕਾ (ਕੀਟਨਾਸ਼ਕ)	ਮਾਤਰਾ ਪ੍ਰਤੀ ਏਕੜ
1. ਪ੍ਰੋਕਲੇਮ 5 ਐਸ ਜੀ (ਐਮਾਮੈਕਟੀਨ ਬੈਨਜ਼ੋਏਟ)	100 ਗ੍ਰਾਮ
2. ਕਿਉਰਾਕਰਾਨ/ਕਰੀਨਾ/ਪ੍ਰੋਫੈਕਸ/ਸਿਲਕਰਾਨ 50 ਈ ਸੀ (ਪ੍ਰੋਫੈਨੋਫਾਸ)	500 ਮਿਲੀਲਿਟਰ
3. ਅਵਾਂਟ 14.5 ਐਸ ਜੀ (ਇੰਡੋਕਸਾਕਾਰਬ)	200 ਮਿਲੀਲਿਟਰ
4. ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ)	250 ਗ੍ਰਾਮ
5. ਫਾਸਮਾਈਟ/ਈ-ਮਾਈਟ/ਵੋਲਥਿਆਨ 50 ਈ ਸੀ (ਈਥੀਆਨ)	800 ਮਿਲੀਲਿਟਰ
6. ਫੇਮ 480 ਐਸ ਜੀ* (ਫਲੂਬੈਂਡੀਆਮਾਈਡ)	40 ਮਿਲੀਲਿਟਰ

ਉੱਪਰ ਦੱਸੀਆਂ ਕੀਟਨਾਸ਼ਕਾਂ ਦਾ ਜੁਲਾਈ-ਅਗਸਤ ਮਹੀਨੇ ਦੌਰਾਨ ਅਦਲ-ਬਦਲ ਕੇ 7 ਤੋਂ 10 ਦਿਨਾਂ ਬਾਅਦ ਛਿੜਕਾਅ ਕਰੋ

*ਅੱਧ ਸਤੰਬਰ ਤੋਂ ਪਹਿਲਾਂ ਸਿੰਥੈਟਿਕ ਪਰਿਥਰਾਇਡ ਜ਼ਹਿਰਾਂ ਦੀ ਵਰਤੋਂ ਨਾ ਕਰੋ ਕਿਉਂਕਿ ਇਸ ਨਾਲ ਚਿੱਟੀ ਮੱਖੀ ਦੇ ਹਮਲੇ ਵਿੱਚ ਵਾਧਾ ਹੁੰਦਾ ਹੈ